

ਧਨਾਸਰੀ ਮਹਲਾ ੧ ॥

Dhanaasaree, First Mehl:

ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥

We are human beings of the briefest moment; we do not know the appointed time of our departure.

ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥

Prays Nanak, serve the One, to whom our soul and breath of life belong. ||1||

ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥

You are blind - see and consider, how many days your life shall last.
||1||Pause||

ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥

My breath, my flesh and my soul are all Yours, Lord; You are so very dear to me.

ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥

Nanak, the poet, says this, O True Lord Cherisher. ||2||

ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੇ ਕਢੈ ਗਹਣਾ ॥

If you gave nothing, O my Lord and Master, what could anyone pledge to You?

ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥

Nanak prays, we receive that which we are pre-destined to receive. ||3||

ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥

The deceitful person does not remember the Lord's Name; he practices only deceit.

ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥

When he is marched in chains to Death's door, then, he regrets his actions.
||4||

ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥

As long as we are in this world, O Nanak, we should listen, and speak of the Lord.

ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥

I have searched, but I have found no way to remain here; so, remain dead while yet alive. ||5||2||